

ਸੂਹੀ ਮਹਲਾ ੫ ॥ ਗੁਰ ਪੂਰੇ ਜਬ ਭਏ ਦਇਆਲ ॥ ਦੁਖ ਬਿਨਸੇ ਪੂਰਨ ਭਈ ਘਾਲ ॥ ੧॥ ਪੇਖਿ
 ਪੇਖਿ ਜੀਵਾ ਦਰਸੁ ਤੁਮਾਰਾ ॥ ਚਰਣ ਕਮਲ ਜਾਈ ਬਲਿਹਾਰਾ ॥ ਤੁਝ ਬਿਨੁ ਠਾਕੁਰ ਕਵਨੁ ਹਮਾਰਾ
 ॥੧॥ ਰਹਾਉ ॥ ਸਾਧਸੰਗਤਿ ਸਿਉ ਪ੍ਰੀਤਿ ਬਣਿ ਆਈ ॥ ਪੂਰਬ ਕਰਮਿ ਲਿਖਤ ਧੁਰਿ ਪਾਈ ॥੨॥
 ਜਪਿ ਹਰਿ ਹਰਿ ਨਾਮੁ ਅਚਰਜੁ ਪਰਤਾਪ ॥ ਜਾਲਿ ਨ ਸਾਕਹਿ ਤੀਨੇ ਤਾਪ ॥ ੩॥ ਨਿਮਖ ਨ
 ਬਿਸਰਹਿ ਹਰਿ ਚਰਣ ਤੁਮਾਰੇ ॥ ਨਾਨਕੁ ਮਾਗੈ ਦਾਨੁ ਪਿਆਰੇ ॥੧੨੫॥੧॥ {ਪੰਨਾ 743}

ਪਦਅਰਥ:- ਦਇਆਲ—ਦਇਆਵਾਨ। ਬਿਨਸੇ—ਨਾਸ ਹੋ ਜਾਂਦੇ ਹਨ। ਪੂਰਨ—ਸਫਲ। ਘਾਲ—(ਸੇਵਾ-
 ਭਗਤੀ ਦੀ) ਮੇਹਨਤ।1।

ਪੇਖਿ—ਵੇਖ ਕੇ। ਜੀਵਾ—ਜੀਵਾਂ, ਮੈਂ ਆਤਮਕ ਜੀਵਨ ਪ੍ਰਾਪਤ ਕਰਦਾ ਰਹਾਂ। ਜਾਈ—ਜਾਈਂ, ਮੈਂ ਜਾਵਾਂ।
 ਬਲਿਹਾਰਾ—ਸਦਕੇ, ਕੁਰਬਾਨ। ਠਾਕੁਰ—ਹੇ ਮਾਲਕ!1। ਰਹਾਉ।

ਸਿਉ—ਨਾਲ। ਪੂਰਬ ਕਰਮਿ—ਪੂਰਬਲੇ ਜਨਮਾਂ ਦੇ ਕੀਤੇ ਕਰਮ ਅਨੁਸਾਰ। ਧੁਰਿ—ਧੁਰ ਦਰਗਾਹ ਤੋਂ।2।

ਅਚਰਜੁ—ਹੈਰਾਨ ਕਰਨ ਵਾਲਾ। ਪਰਤਾਪ—ਤੇਜ। ਜਾਲਿ ਨ ਸਾਕਹਿ—ਸਾੜ ਨਹੀਂ ਸਕਣਗੇ। ਤੀਨੇ ਤਾਪ—
 ਆਧਿ, ਬਿਆਧਿ, ਉਪਾਧਿ (ਇਹ ਤਿੰਨ ਹੀ ਤਾਪ)।3।

ਨਿਮਖ—ਅੱਖ ਝਮਕਣ ਜਿਤਨਾ ਸਮਾ। ਹਰਿ—ਹੇ ਹਰੀ! ਨਾਨਕੁ ਮਾਗੈ—ਨਾਨਕ ਮੰਗਦਾ ਹੈ।4।

ਅਰਥ:- ਹੇ ਪ੍ਰਭੂ! (ਮੇਹਰ ਕਰ) ਤੇਰਾ ਦਰਸਨ ਸਦਾ ਕਰ ਕਰ ਕੇ ਮੈਨੂੰ ਆਤਮਕ ਜੀਵਨ ਮਿਲਦਾ ਰਹੇ, ਮੈਂ ਤੇਰੇ
 ਸੌਣੇ ਚਰਨਾਂ ਤੋਂ ਸਦਕੇ ਹੁੰਦਾ ਰਹਾਂ।1। ਰਹਾਉ।

ਹੇ ਭਾਈ! ਜਦੋਂ (ਕਿਸੇ ਮਨੁੱਖ ਉਤੇ) ਪੂਰੇ ਸਤਿਗੁਰੂ ਜੀ ਦਇਆਵਾਨ ਹੁੰਦੇ ਹਨ (ਉਹ ਮਨੁੱਖ ਹਰਿ-ਨਾਮ ਸਿਮਰਦਾ
 ਹੈ, ਉਸ ਦੀ ਇਹ) ਮੇਹਨਤ ਸਫਲ ਹੋ ਜਾਂਦੀ ਹੈ, ਤੇ ਉਸ ਦੇ ਸਾਰੇ ਦੁੱਖ ਨਾਸ ਹੋ ਜਾਂਦੇ ਹਨ।1।

ਹੇ ਭਾਈ! ਪੂਰਬਲੇ ਜਨਮਾਂ ਦੇ ਕੀਤੇ ਕਰਮ ਅਨੁਸਾਰ ਧੁਰ ਦਰਗਾਹ ਤੋਂ ਜਿਸ ਮਨੁੱਖ ਦੇ ਉਤੇ ਲਿਖਿਆ ਲੇਖ
 ਉੱਘੜਦਾ ਹੈ, ਉਸ ਮਨੁੱਖ ਦਾ ਪਿਆਰ ਗੁਰੂ ਦੀ ਸੰਗਤਿ ਨਾਲ ਬਣ ਜਾਂਦਾ ਹੈ।2।

ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਜਪਿਆ ਕਰ, ਅਜੇਹਾ ਹੈਰਾਨ ਕਰਨ ਵਾਲਾ ਆਤਮਕ ਤੇਜ ਪ੍ਰਾਪਤ ਹੁੰਦਾ ਹੈ
 ਕਿ (ਆਧਿ, ਬਿਆਧਿ, ਉਪਾਧਿ—ਇਹ) ਤਿੰਨੋਂ ਹੀ ਤਾਪ (ਆਤਮਕ ਜੀਵਨ ਨੂੰ) ਸਾੜ ਨਹੀਂ ਸਕਣਗੇ।3।

ਹੇ ਹਰੀ! ਹੇ ਪਿਆਰੇ! (ਤੇਰੇ ਦਰ ਤੋਂ ਤੇਰਾ ਦਾਸ) ਨਾਨਕ (ਇਹ) ਦਾਨ ਮੰਗਦਾ ਹੈ ਕਿ ਤੇਰੇ ਚਰਨ (ਨਾਨਕ ਨੂੰ) ਅੱਖ
 ਝਮਕਣ ਜਿਤਨੇ ਸਮੇਂ ਲਈ ਭੀ ਨਾਹ ਭੁੱਲਣ।4। 25। 31।